

ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ
ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮ ਰਾਜ ਰਾਮਦਾਸ
ਪੁਰਿ ਕੀਨੇ ਗੁਰਦੇਵ ॥੧॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ
ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥ {ਪੰਨਾ 817}

ਪਦਅਰਥ:- ਪ੍ਰਭ—ਪ੍ਰਭੂ ਨੇ। ਤਾ ਕਾ—(ਪ੍ਰਭੂ) ਦਾ।॥

ਰਾਖਨਹਾਰ—ਰੱਖਿਆ ਕਰਨ ਦੀ ਸਮਰੱਥਾ ਵਾਲਾ। ਤਾ ਕੀ ਸੇਵ—ਉਸ (ਪ੍ਰਭੂ) ਦੀ ਸੇਵਾ-ਭਗਤੀ। ਨਿਰਮਲ—
ਪਵਿੱਤਰ। ਰਾਮਦਾਸ ਪੁਰਿ—ਰਾਮ ਦੇ ਦਾਸਾਂ ਦੇ ਸ਼ਹਿਰ ਵਿਚ, ਸਤਸੰਗੀਆਂ ਦੇ ਟਿਕਣ ਵਾਲੇ ਥਾਂ ਵਿਚ, ਸਾਧ
ਸੰਗਤਿ ਵਿਚ। ਰਾਮ ਰਾਜ—ਰੂਹਾਨੀ ਰਾਜ।॥ ਰਹਾਉ।

ਸਲਾਹੀਐ—ਸਲਾਹੁਣਾ ਚਾਹੀਦਾ ਹੈ। ਭਾਇ—ਭੈ, (ਨਾਮ ਤੋਂ) ਡਰ ਨਾਲ।२।

ਅਰਥ:- ਹੇ ਭਾਈ! ਗੁਰੂ ਨੇ ਸਾਧ ਸੰਗਤਿ ਵਿਚ ਰੂਹਾਨੀ ਰਾਜ ਕਾਇਮ ਕਰ ਦਿੱਤਾ ਹੈ। ਪ੍ਰਭੂ ਬੇਅੰਤ ਅਤੇ ਰੱਖਿਆ
ਕਰਨ ਦੇ ਸਮਰੱਥ ਹੈ, (ਸਾਧ ਸੰਗਤਿ ਵਿਚ ਟਿਕ ਕੇ ਕੀਤੀ ਹੋਈ) ਉਸ ਦੀ ਸੇਵਾ-ਭਗਤੀ (ਜੀਵਨ ਨੂੰ) ਪਵਿੱਤਰ
(ਬਣਾ ਦਿੰਦੀ ਹੈ)।॥ ਰਹਾਉ।

ਹੇ ਭਾਈ! (ਜਿਨ੍ਹਾਂ ਸੇਵਕਾਂ ਨੂੰ ਸਾਧ ਸੰਗਤਿ ਵਿਚ) ਪ੍ਰਭੂ ਨੇ ਆਪ ਆਪਣੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ, ਉਹ
ਸੇਵਕ ਉਸ ਦਾ ਸਦਾ ਕਾਇਮ ਰਹਿਣ ਵਾਲਾ ਪਰਤਾਪ ਵੇਖ ਕੇ ਉਸ ਦੀ ਸਰਨ ਪਏ ਰਹਿੰਦੇ ਹਨ।॥

ਹੇ ਨਾਨਕ! (ਸਾਧ ਸੰਗਤਿ ਵਿਚ ਟਿਕ ਕੇ) ਸਦਾ ਹੀ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ (ਇਸ ਤਰ੍ਹਾਂ
ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ। ਪਰਮਾਤਮਾ ਦੇ ਨਾਮ ਦੀ ਵਡਿਆਈ ਕਰਨੀ ਚਾਹੀਦੀ ਹੈ
(ਪ੍ਰਭੂ ਦੇ) ਡਰ ਦੇ ਕਾਰਨ (ਕਾਮਾਦਿਕ) ਸਾਰੇ ਵੈਰੀ ਨੱਸ ਜਾਂਦੇ ਹਨ।२।੩। 67।